

ਆਸਾ ਮਹਲਾ ੪ ॥

Aasaa, Fourth Mehl:

ਹਰਿ ਕੀਰਤਿ ਮਨਿ ਭਾਈ ਪਰਮ ਗਤਿ ਪਾਈ ਹਰਿ ਮਨਿ ਤਨਿ ਮੀਠ ਲਗਾਨ ਜੀਉ ॥

One whose mind is pleased with the Kirtan of the Lord's Praises, attains the supreme status; the Lord seems so sweet to her mind and body.

ਹਰਿ ਹਰਿ ਰਸੁ ਪਾਇਆ ਗੁਰਮਤਿ ਹਰਿ ਧਿਆਇਆ ਧੁਰਿ ਮਸਤਕਿ ਭਾਗ ਪੁਰਾਨ ਜੀਉ ॥

She obtains the sublime essence of the Lord, Har, Har; through the Guru's Teachings, she meditates on the Lord, and the destiny written on her forehead is fulfilled.

ਧੁਰਿ ਮਸਤਕਿ ਭਾਗੁ ਹਰਿ ਨਾਮਿ ਸੁਹਾਗੁ ਹਰਿ ਨਾਮੈ ਹਰਿ ਗੁਣ ਗਾਇਆ ॥

By that high destiny written on her forehead, she chants the Name of the Lord, her Husband, and through the Name of the Lord, she sings the Lord's Glorious Praises.

ਮਸਤਕਿ ਮਣੀ ਪ੍ਰੀਤਿ ਬਹੁ ਪ੍ਰਗਟੀ ਹਰਿ ਨਾਮੈ ਹਰਿ ਸੋਹਾਇਆ ॥

The jewel of immense love sparkles on her forehead, and she is adorned with the Name of the Lord, Har, Har.

ਜੋਤੀ ਜੋਤਿ ਮਿਲੀ ਪ੍ਰਭੁ ਪਾਇਆ ਮਿਲਿ ਸਤਿਗੁਰ ਮਨੁਆ ਮਾਨ ਜੀਉ ॥

Her light blends with the Supreme Light, and she obtains God; meeting the True Guru, her mind is satisfied.

ਹਰਿ ਕੀਰਤਿ ਮਨਿ ਭਾਈ ਪਰਮ ਗਤਿ ਪਾਈ ਹਰਿ ਮਨਿ ਤਨਿ ਮੀਠ ਲਗਾਨ ਜੀਉ ॥੧॥

One whose mind is pleased with the Kirtan of the Lord's Praises, attains the supreme status; the Lord seems sweet to her mind and body. ||1||

ਹਰਿ ਹਰਿ ਜਸੁ ਗਾਇਆ ਪਰਮ ਪਦੁ ਪਾਇਆ ਤੇ ਉਤਮ ਜਨ ਪਰਧਾਨ ਜੀਉ ॥

Those who sing the Praises of the Lord, Har, Har, obtain the supreme status; they are the most exalted and acclaimed people.

ਤਿਨ੍ ਹਮ ਚਰਣ ਸਰੇਵਹ ਖਿਨੁ ਖਿਨੁ ਪਗ ਧੋਵਹ ਜਿਨ ਹਰਿ ਮੀਠ ਲਗਾਨ ਜੀਉ ॥

I bow at their feet; each and every moment, I wash the feet of those, unto whom the Lord seems sweet.

ਹਰਿ ਮੀਠਾ ਲਾਇਆ ਪਰਮ ਸੁਖ ਪਾਇਆ ਮੁਖਿ ਭਾਗਾ ਰਤੀ ਚਾਰੇ ॥

The Lord seems sweet to them, and they obtain the supreme status; their faces are radiant and beautiful with good fortune.

ਗੁਰਮਤਿ ਹਰਿ ਗਾਇਆ ਹਰਿ ਹਾਰੁ ਉਰਿ ਪਾਇਆ ਹਰਿ ਨਾਮਾ ਕੰਠਿ ਧਾਰੇ ॥

Under Guru's Instruction, they sing the Lord's Name, and wear the garland of the Lord's Name around their necks; they keep the Lord's Name in their throats.

ਸਭ ਏਕ ਦ੍ਰਿਸਟਿ ਸਮਤੁ ਕਰਿ ਦੇਖੈ ਸਭੁ ਆਤਮ ਰਾਮੁ ਪਛਾਨ ਜੀਉ ॥

They look upon all with equality, and recognize the Supreme Soul, the Lord, pervading among all.

ਹਰਿ ਹਰਿ ਜਸੁ ਗਾਇਆ ਪਰਮ ਪਦੁ ਪਾਇਆ ਤੇ ਉਤਮ ਜਨ ਪਰਧਾਨ ਜੀਉ ॥੨॥

Those who sing the Praises of the Lord, Har, Har, obtain the supreme status; they are the most exalted and acclaimed people. ||2||

ਸਤਸੰਗਤਿ ਮਨਿ ਭਾਈ ਹਰਿ ਰਸਨ ਰਸਾਈ ਵਿਚਿ ਸੰਗਤਿ ਹਰਿ ਰਸੁ ਹੋਇ ਜੀਉ ॥

One whose mind is pleased with the Sat Sangat, the True Congregation, savors the sublime essence of the Lord; in the Sangat, is this essence of the Lord.

ਹਰਿ ਹਰਿ ਆਰਾਧਿਆ ਗੁਰ ਸਬਦਿ ਵਿਗਾਸਿਆ ਬੀਜਾ ਅਵਰੁ ਨ ਕੋਇ ਜੀਉ ॥

He meditates in adoration upon the Lord, Har, Har, and through the Word of the Guru's Shabad, he blossoms forth. He plants no other seed.

ਅਵਰੁ ਨ ਕੋਇ ਹਰਿ ਅੰਮ੍ਰਿਤੁ ਸੋਇ ਜਿਨਿ ਪੀਆ ਸੋ ਬਿਧਿ ਜਾਣੈ ॥

There is no Nectar, other than the Lord's Ambrosial Nectar. One who drinks it in, knows the way.

ਧਨੁ ਧੰਨੁ ਗੁਰੂ ਪੂਰਾ ਪ੍ਰਭੁ ਪਾਇਆ ਲਗਿ ਸੰਗਤਿ ਨਾਮੁ ਪਛਾਣੈ ॥

Hail, hail to the Perfect Guru; through Him, God is found. Joining the Sangat, the Naam is understood.

ਨਾਮੋ ਸੇਵਿ ਨਾਮੋ ਆਰਾਧੈ ਬਿਨੁ ਨਾਮੈ ਅਵਰੁ ਨ ਕੋਇ ਜੀਉ ॥

I serve the Naam, and I meditate on the Naam. Without the Naam, there is no other at all.

ਸਤਸੰਗਤਿ ਮਨਿ ਭਾਈ ਹਰਿ ਰਸਨ ਰਸਾਈ ਵਿਚਿ ਸੰਗਤਿ ਹਰਿ ਰਸੁ ਹੋਇ ਜੀਉ ॥੩॥

One whose mind is pleased with the Sat Sangat, savors the sublime essence of the Lord; in the Sangat, is this essence of the Lord. ||3||

ਹਰਿ ਦਇਆ ਪ੍ਰਭ ਧਾਰਹੁ ਪਾਖਣੁ ਹਮ ਤਾਰਹੁ ਕਢਿ ਲੇਵਹੁ ਸਬਦਿ ਸੁਭਾਇ ਜੀਉ ॥

O Lord God, shower Your Mercy upon me; I am just a stone. Please, carry me across, and lift me up with ease, through the Word of the Shabad.

ਮੋਹ ਚੀਕੜਿ ਫਾਥੇ ਨਿਘਰਤੁ ਹਮ ਜਾਤੇ ਹਰਿ ਬਾਂਹ ਪ੍ਰਭੁ ਪਕਰਾਇ ਜੀਉ ॥

I am stuck in the swamp of emotional attachment, and I am sinking. O Lord God, please, take me by the arm.

ਪ੍ਰਭਿ ਬਾਂਹ ਪਕਰਾਈ ਉਤਮ ਮਤਿ ਪਾਈ ਗੁਰ ਚਰਣੀ ਜਨੁ ਲਾਗਾ ॥

God took me by the arm, and I obtained the highest understanding; as His slave, I grasped the Guru's feet.

ਹਰਿ ਹਰਿ ਨਾਮੁ ਜਪਿਆ ਆਰਾਧਿਆ ਮੁਖਿ ਮਸਤਕਿ ਭਾਗੁ ਸਭਾਗਾ ॥

I chant and meditate in adoration upon the Name of the Lord, Har, Har, according to the good destiny written upon my forehead.

ਜਨ ਨਾਨਕੁ ਹਰਿ ਕਿਰਪਾ ਧਾਰੀ ਮਨਿ ਹਰਿ ਹਰਿ ਮੀਠਾ ਲਾਇ ਜੀਉ ॥

The Lord has showered His Mercy upon servant Nanak, and the Name of the Lord, Har, Har, seems so sweet to his mind.

ਹਰਿ ਦਇਆ ਪ੍ਰਭ ਧਾਰਹੁ ਪਾਖਣੁ ਹਮ ਤਾਰਹੁ ਕਢਿ ਲੇਵਹੁ ਸਬਦਿ ਸੁਭਾਇ ਜੀਉ ॥੪॥੫॥੧੨॥

O Lord God, shower Your Mercy upon me; I am just a stone. Please, carry me across, and lift me up with ease, through the Word of the Shabad.

||4||5||12||